

ਸੋਰਠਿ ਮਹਲਾ ੫ ॥

Sorat'h, Fifth Mehl:

ਸੂਖ ਸਹਜ ਆਨੰਦਾ ॥

Celestial peace and bliss have come,

ਪ੍ਰਭੁ ਮਿਲਿਓ ਮਨਿ ਭਾਵੰਦਾ ॥

meeting God, who is so pleasing to my mind.

ਪੂਰੈ ਗੁਰਿ ਕਿਰਪਾ ਧਾਰੀ ॥

The Perfect Guru showered me with His Mercy,

ਤਾ ਗਤਿ ਭਈ ਹਮਾਰੀ ॥੧॥

and I attained salvation. ||1||

ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥

My mind is absorbed in loving devotional worship of the Lord,

ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥

and the unstruck melody of the celestial sound current ever resounds within me. ||Pause||

ਹਰਿ ਚਰਣ ਕੀ ਓਟ ਸਤਾਣੀ ॥

The Lord's feet are my all-powerful shelter and support;

ਸਭ ਚੁਕੀ ਕਾਣਿ ਲੋਕਾਣੀ ॥

my dependence on other people is totally finished.

ਜਗਜੀਵਨੁ ਦਾਤਾ ਪਾਇਆ ॥

I have found the Life of the world, the Great Giver;

ਹਰਿ ਰਸਕਿ ਰਸਕਿ ਗੁਣ ਗਾਇਆ ॥੨॥

in joyful rapture, I sing the Glorious Praises of the Lord. ||2||

ਪ੍ਰਭ ਕਾਟਿਆ ਜਮ ਕਾ ਫਾਸਾ ॥

God has cut away the noose of death.

ਮਨ ਪੂਰਨ ਹੋਈ ਆਸਾ ॥

My mind's desires have been fulfilled;

ਜਹ ਪੇਖਾ ਤਹ ਸੋਈ ॥

wherever I look, He is there.

ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥

Without the Lord God, there is no other at all. ||3||

ਕਰਿ ਕਿਰਪਾ ਪ੍ਰਭਿ ਰਾਖੇ ॥

In His Mercy, God has protected and preserved me.

ਸਭਿ ਜਨਮ ਜਨਮ ਦੁਖ ਲਾਥੇ ॥

I am rid of all the pains of countless incarnations.

ਨਿਰਭਉ ਨਾਮੁ ਧਿਆਇਆ ॥

I have meditated on the Naam, the Name of the Fearless Lord;

ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥

O Nanak, I have found eternal peace. ||4||5||55||